

ਕਲਿਆਨ ਮਹਲਾ ੪ ॥

Kalyaan, Fourth Mehl:

ਰਾਮਾ ਮੈ ਸਾਧੂ ਚਰਨ ਧੁਵੀਜੈ ॥

O Lord, I wash the feet of the Holy.

ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥

May my sins be burnt away in an instant; O my Lord and Master, please bless me with Your Mercy. ||1||Pause||

ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥

The meek and humble beggars stand begging at Your Door. Please be generous and give to those who are yearning.

ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥

Save me, save me, O God - I have come to Your Sanctuary. Please implant the Guru's Teachings, and the Naam within me. ||1||

ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੁਝੁ ਕਰੀਜੈ ॥

Sexual desire and anger are very powerful in the body-village; I rise up to fight the battle against them.

ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੁਰਾ ਕਾਢਿ ਕਢੀਜੈ ॥੨॥

Please make me Your Own and save me; through the Perfect Guru, I drive them out. ||2||

ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥

The powerful fire of corruption is raging violently within; the Word of the Guru's Shabad is the ice water which cools and soothes.

ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੁਖਿ ਸਵੀਜੈ ॥੩॥

My mind and body are calm and tranquil; the disease has been cured, and now I sleep in peace. ||3||

ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥

As the rays of the sun spread out everywhere, the Lord pervades each and every heart.

ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥

Meeting the Holy Saint, one drinks in the Sublime Essence of the Lord; sitting in the home of your own inner being, drink in the essence. ||4||

ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥

The humble being is in love with the Guru, like the chakvi bird which loves to see the sun.

ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥

She watches, and keeps on watching all through the night; and when the sun shows its face, she drinks in the Amrit. ||5||

ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥

The faithless cynic is said to be very greedy - he is a dog. He is overflowing with the filth and pollution of evil-mindedness.

ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥

He talks excessively about his own interests. How can he be trusted? ||6||

ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥

I have sought the Sanctuary of the Saadh Sangat, the Company of the Holy; I have found the Sublime Essence of the Lord.

ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥

They do good deeds for others, and speak of the Lord's many Glorious Virtues; please bless me to meet these Saints, these devotees of the Lord. ||7||

ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥

You are the Inaccessible Lord, Kind and Compassionate, the Great Giver; please shower us with Your Mercy, and save us.

ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥

You are the Life of all the beings of the world; please cherish and sustain Nanak. ||8||5||